



# Punjab Government Gazette

Published by Authority

No.48]

CHANDIGARH, FRIDAY, NOVEMBER 29, 2024 (AGRAHAYANA 8, 1946 SAKA)

## PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

( ਮੰਡੀ ਸ਼ਾਖਾ )

ਅਧਿਸੂਚਨਾ

ਮਿਤੀ 18 ਜੁਲਾਈ, 2023

ਨੰ:01/01/2023-ਮ-5/5178.-ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸਨਤਾ ਪੂਰਵਕ ਸ਼੍ਰੀ ਅਮਨਦੀਪ ਸਿੰਘ ਬਾਵਾ, ਮਕਾਨ ਨੰ: 1585, ਗਲੀ ਨੰ: 05, ਡੋਗਰ ਬਸਤੀ ਫਰੀਦਕੋਟ ਨੂੰ ਐਕਟ ਦੀ ਧਾਰਾ 12(2)(c)(ii) ਤਹਿਤ ਆੜ੍ਹਤੀ ਕੈਟਾਗਿਰੀ ਵਿੱਚ ਮਾਰਕੀਟ ਕਮੇਟੀ ਫਰੀਦਕੋਟ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜ਼ਦ ਕਰਦੇ ਹਨ।

2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕੀਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਹੀਂ ਹੋ ਜਾਂਦੀ ਉਦੋਂ ਤੱਕ ਨਵ ਨਿਯੁਕਤ ਮੈਂਬਰ/ਚੇਅਰਮੈਨ ਧਾਰਾ 12(3) ਤਹਿਤ ਕੰਮ ਕਾਜ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।

ਕੇ.ਏ.ਪੀ. ਸਿਨਹਾ

ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ  
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ